

ਰਾਮਕਲੀ ਮਹਲਾ ੫ ॥

Raamkalee, Fifth Mehl:

ਜਿਸ ਕੀ ਤਿਸ ਕੀ ਕਰਿ ਮਾਨੁ ॥

Honor the One, to whom everything belongs.

ਆਪਨ ਲਾਹਿ ਗੁਮਾਨੁ ॥

Leave your egotistical pride behind.

ਜਿਸ ਕਾ ਤੂ ਤਿਸ ਕਾ ਸਭੁ ਕੋਇ ॥

You belong to Him; everyone belongs to Him.

ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥

Worship and adore Him, and you shall be at peace forever. ||1||

ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥

Why do you wander in doubt, you fool?

ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥

Without the Naam, the Name of the Lord, nothing is of any use at all. Crying out, 'Mine, mine', a great many have departed, regretfully repenting.

||1||Pause||

ਜੋ ਜੋ ਕਰੈ ਸੋਈ ਮਾਨਿ ਲੇਹੁ ॥

Whatever the Lord has done, accept that as good.

ਬਿਨੁ ਮਾਨੇ ਰਲਿ ਹੋਵਹਿ ਖੇਹੁ ॥

Without accepting, you shall mingle with dust.

ਤਿਸ ਕਾ ਭਾਣਾ ਲਾਗੈ ਮੀਠਾ ॥

His Will seems sweet to me.

ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥

By Guru's Grace, He comes to dwell in the mind. ||2||

ਵੇਪਰਵਾਹੁ ਅਗੋਚਰੁ ਆਪਿ ॥

He Himself is carefree and independent, imperceptible.

ਆਠ ਪਹਰ ਮਨ ਤਾ ਕਉ ਜਾਪਿ ॥

Twenty-four hours a day, O mind, meditate on Him.

ਜਿਸੁ ਚਿਤਿ ਆਏ ਬਿਨਸਹਿ ਦੁਖਾ ॥

When He comes into the consciousness, pain is dispelled.

ਹਲਤਿ ਪਲਤਿ ਤੇਰਾ ਉਜਲ ਮੁਖਾ ॥੩॥

Here and hereafter, your face shall be radiant and bright. ||3||

ਕਉਨ ਕਉਨ ਉਧਰੇ ਗੁਨ ਗਾਇ ॥

Who, and how many have been saved, singing the Glorious Praises of the Lord?

ਗਨਣੁ ਨ ਜਾਈ ਕੀਮ ਨ ਪਾਇ ॥

They cannot be counted or evaluated.

ਬੂਡਤ ਲੋਹ ਸਾਧਸੰਗਿ ਤਰੈ ॥

Even the sinking iron is saved, in the Saadh Sangat, the Company of the Holy,

ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥

O Nanak, as His Grace is received. ||4||31||42||